

ਕੇਦਾਰਾ ਮਹਲਾ ੫ ॥ ਰਸਨਾ ਰਾਮ ਰਾਮ ਬਖਾਨੁ ॥ ਗੁਨ ਗੋਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ
ਹਾਨ ॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ ਮੋਹ ਦੁਰੰਤ
ਆਸਾ ਝੂਠੁ ਸਰਪਰ ਮਾਨੁ ॥੧॥ ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ
ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥ {ਪੰਨਾ 1121}

ਪਦਅਰਥ:- ਰਸਨਾ—ਜੀਭ (ਨਾਲ)। ਬਖਾਨੁ—ਉਚਾਰਿਆ ਕਰ। ਗੋਪਾਲ—{ਅੱਖਰ ‘ਗ’ ਦੇ ਨਾਲ ਦੇ ਲਗਾਂ
ਹਨ— ੋ ਅਤੇ ੁ। ਅਸਲ ਲਫਜ਼ ਹੈ ‘ਗੋਪਾਲ’। ਇਥੇ ‘ਗੁਪਾਲ’ ਪੜ੍ਹਨਾ ਹੈ}। ਰੈਨਿ—ਰਾਤ। ਕਲਮਲ—
ਪਾਪ। ਭਏ ਹਾਨ—ਨਾਸ ਹੋ ਗਏ। ਰਹਾਉ।

ਤਿਆਗਿ—ਛੱਡ ਕੇ। ਸੰਪਤ—ਧਨ-ਪਦਾਰਥ। ਕਾਲੁ—ਮੌਤ। ਪਰਿ—ਉੱਤੇ। ਜਾਨੁ—ਸਮਝ ਰੱਖ। ਮਿਥਨ
ਮੋਹ—ਨਾਸਵੰਤ ਪਦਾਰਥਾਂ ਦਾ ਮੋਹ। ਦੁਰੰਤ—{ਦੁਰ-ਅੰਤ} ਕਦੇ ਨਾਹ ਮੁੱਕਣ ਵਾਲੀਆਂ। ਝੂਠੁ—ਨਾਸਵੰਤ।
ਸਰਪਰ—ਜ਼ਰੂਰ। ਮਾਨ—ਮੰਨ।1।

ਸਤਿ—ਸਦਾ ਕਾਇਮ ਰਹਿਣ ਵਾਲਾ। ਪੁਰਖ—ਸਰਬ-ਵਿਆਪਕ। ਅਕਾਲ—ਅ-ਕਾਲ, ਮੌਤ-ਰਹਿਤ। ਮੂਰਤਿ—
ਸਰੂਪ। ਅਕਾਲ ਮੂਰਤਿ—ਜਿਸ ਦੀ ਹਸਤੀ ਮੌਤ-ਰਹਿਤ ਹੈ। ਰਿਦੈ—ਹਿਰਦੇ ਵਿਚ। ਨਿਧਾਨੁ—ਖਜ਼ਾਨਾ।
ਬਸਤੁ—ਚੀਜ਼। ਪਰਵਾਨੁ—ਕਬੂਲ।2।

ਅਰਥ:- ਹੇ ਭਾਈ! (ਆਪਣੀ) ਜੀਭ ਨਾਲ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਦਿਨ ਰਾਤ ਸ੍ਰਿਸ਼ਟੀ ਦੇ
ਪਾਲਣਹਾਰ ਪ੍ਰਭੂ ਦੇ ਗੁਣ ਗਾਇਆ ਕਰ। (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਸ ਦੇ ਸਾਰੇ) ਪਾਪ ਨਾਸ ਹੋ
ਜਾਂਦੇ ਹਨ। ਰਹਾਉ।

ਹੇ ਭਾਈ! ਸਾਰਾ ਧਨ-ਪਦਾਰਥ ਛੱਡ ਕੇ (ਆਖਿਰ ਹਰੇਕ ਪ੍ਰਾਣੀ ਨੇ ਇਥੋਂ) ਚਲੇ ਜਾਣਾ ਹੈ। ਹੇ ਭਾਈ! ਮੌਤ ਨੂੰ (ਸਦਾ
ਆਪਣੇ) ਸਿਰ ਉਤੇ (ਖਲੋਤੀ) ਸਮਝ। ਹੇ ਭਾਈ! ਨਾਸਵੰਤ ਪਦਾਰਥਾਂ ਦਾ ਮੋਹ, ਕਦੇ ਨਾਹ ਮੁੱਕਣ ਵਾਲੀਆਂ
ਆਸਾਂ—ਇਹਨਾਂ ਨੂੰ ਨਿਸ਼ਚੇ ਕਰ ਕੇ ਨਾਸਵੰਤ ਮੰਨ।1।

ਹੇ ਭਾਈ! (ਆਪਣੇ) ਹਿਰਦੇ ਵਿਚ ਉਸ ਪਰਮਾਤਮਾ ਦਾ ਧਿਆਨ ਧਰਿਆ ਕਰ ਜਿਹੜਾ ਸਦਾ ਕਾਇਮ ਰਹਿਣ
ਵਾਲਾ ਹੈ ਜਿਹੜਾ ਸਰਬ-ਵਿਆਪਕ ਹੈ ਅਤੇ ਜਿਹੜਾ ਨਾਸ-ਰਹਿਤ ਹੋਂਦ ਵਾਲਾ ਹੈ। ਹੇ ਨਾਨਕ! (ਆਖ—ਹੇ
ਭਾਈ!) ਪਰਮਾਤਮਾ ਦਾ ਨਾਮ (ਹੀ ਅਸਲ) ਖਜ਼ਾਨਾ ਹੈ (ਅਸਲ) ਖੱਟੀ ਹੈ। ਇਹ ਚੀਜ਼ (ਪਰਮਾਤਮਾ ਦੀ ਹਜ਼ੂਰੀ
ਵਿਚ) ਕਬੂਲ ਹੁੰਦੀ ਹੈ।2।3।11।